

ਰਾਗੁ ਗਉੜੀ ਚੇਤੀ ॥

Raag Gauree Chaytee:

ਦੇਖੋ ਭਾਈ ਗੁਾਨ ਕੀ ਆਈ ਆਂਧੀ ॥

Behold, O Siblings of Destiny, the storm of spiritual wisdom has come.

ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥

It has totally blown away the thatched huts of doubt, and torn apart the bonds of Maya. ||1||Pause||

ਦੁਚਿਤੇ ਕੀ ਦੁਇ ਥੁਨਿ ਗਿਰਾਨੀ ਮੋਹ ਬਲੇਡਾ ਟੁਟਾ ॥

The two pillars of double-mindedness have fallen, and the beams of emotional attachment have come crashing down.

ਤਿਸਨਾ ਛਾਨਿ ਪਰੀ ਧਰ ਉਪਰਿ ਦੁਰਮਤਿ ਭਾਂਡਾ ਫੂਟਾ ॥੧॥

The thatched roof of greed has caved in, and the pitcher of evil-mindedness has been broken. ||1||

ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥

Your servant is drenched with the rain that has fallen in this storm.

ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥

Says Kabeer, my mind became enlightened, when I saw the sun rise.
||2||43||